

ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥

Innumerable - innumerable are Your Glorious Virtues; how many of them can I sing?

ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥

The dust of Your feet, of Your feet, I have obtained, by great good fortune.

ਹਰਿ ਧੂੜੀ ਨ੍ਰਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥

Bathing in the Lord's dust, my filth has been washed away, and the pains of birth and death have departed.

ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥

Inwardly and outwardly, the Transcendent Lord God is ever-present, always with us.

ਮਿਟੇ ਦੁਖ ਕਲਿਆਣ ਕੀਰਤਨ ਬਹੁੜਿ ਜੇਨਿ ਨ ਪਾਵਾ ॥

Suffering departs, and there is peace; singing the Kirtan of the Lord's Praises, one is not consigned to reincarnation again.

ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥

Prays Nanak, in the Guru's Sanctuary, one swims across, and is pleasing to God. ||4||2||